



ਨਿਉਬੈਰਨ ਬਲੱਡ ਸਪੈਟ ਕਾਰਡ ਸਕ੍ਰੀਨਿੰਗ Newborn Blood Spot Card Screening

ਮੇਰੇ ਬੱਚੇ ਨੂੰ ਸਕ੍ਰੀਨ ਕਿਉਂ ਕੀਤਾ ਜਾਂਦਾ ਹੈ?

ਤੁਹਾਡੇ ਬੱਚੇ ਦੇ ਖੂਨ ਦੀ ਇੱਕ ਛੋਟੀ ਜਿਹੀ ਬੂੰਦ ਉਸ ਦੀ ਸਿਹਤ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਕਰਨ ਲਈ ਵਰਤੀ ਜਾ ਸਕਦੀ ਹੈ। ਇੱਕ ਨਵਜਨਮਿਆ ਬੱਚਾ ਤੰਦਰੁਸਤ ਦਿਖ ਸਕਦਾ ਹੈ ਪਰ ਉਸਨੂੰ ਇੱਕ ਦੁਰਲੱਭ ਅਤੇ ਗੰਭੀਰ ਬਿਮਾਰੀ ਹੋ ਸਕਦੀ ਹੈ ਜਿਸ ਬਾਰੇ ਤੁਹਾਨੂੰ ਅਤੇ ਤੁਹਾਡੇ ਡਾਕਟਰ ਜਾਂ ਦਾਈ ਨੂੰ ਪਤਾ ਨਹੀਂ ਹੋ ਸਕਦਾ। ਨਿਊਬੈਰਨ ਸਕ੍ਰੀਨਿੰਗ ਉਹਨਾਂ ਬੱਚਿਆਂ ਨੂੰ ਲੱਭਦੀ ਹੈ ਜਿਹਨਾਂ ਵਿੱਚ ਇਹ ਦੁਰਲੱਭ ਬਿਮਾਰੀਆਂ ਹੋ ਸਕਦੀਆਂ ਹਨ। ਇਹਨਾਂ ਬਿਮਾਰੀਆਂ ਨੂੰ ਜਲਦੀ ਲੱਭਣਾ ਅਤੇ ਉਹਨਾਂ ਦਾ ਇਲਾਜ ਕਰਨਾ ਗੰਭੀਰ ਸਿਹਤ ਸਮੱਸਿਆਵਾਂ ਨੂੰ ਰੋਕਦਾ ਜਾਂ ਘਟਾਉਂਦਾ ਹੈ। ਜੇ ਇਲਾਜ ਨਾ ਕੀਤਾ ਜਾਵੇ, ਤਾਂ ਇਹਨਾਂ ਵਿੱਚੋਂ ਬਹੁਤ ਸਾਰੇ ਰੋਗ ਗੰਭੀਰ ਮਾਨਸਿਕ ਵਿਕਲਾਂਗਤਾ, ਹੋਰ ਸਿਹਤ ਸਮੱਸਿਆਵਾਂ ਅਤੇ ਨਿਆਣੇ ਦੀ ਅਚਾਨਕ ਮੌਤ (ਸਫ਼ਨ ਇੰਫੋਰੈਟ ਡੈਂਬ) ਦਾ ਕਾਰਨ ਬਣ ਸਕਦੀਆਂ ਹਨ।

ਬੀ.ਸੀ. ਵਿੱਚ, ਹਰੇਕ ਸਾਲ (ਹਰ 750 ਵਿੱਚੋਂ 1) ਲਗਭਗ 60 ਬੱਚੇ ਪੈਦਾ ਹੁੰਦੇ ਹਨ ਜਿਨ੍ਹਾਂ ਵਿੱਚ ਇਹਨਾਂ ਵਿੱਚੋਂ ਇੱਕ ਵਿਕਾਰ ਪਾਇਆ ਜਾਂਦਾ ਹੈ।

ਮੇਰੇ ਬੱਚੇ ਨੂੰ ਕਿਸ ਚੀਜ਼ ਲਈ ਸਕ੍ਰੀਨ ਕੀਤਾ ਜਾਏਗਾ?

ਤੁਹਾਡੇ ਬੱਚੇ ਦੀ 27 ਦੁਰਲੱਭ ਇਲਾਜਯੋਗ ਬਿਮਾਰੀਆਂ ਲਈ ਜਾਂਚ ਕੀਤੀ ਜਾਵੇਗੀ। ਇਹਨਾਂ ਵਿੱਚ ਸ਼ਾਮਲ ਹਨ

ਮੈਟਾਬੋਲਿਕ ਬਿਮਾਰੀਆਂ (Metabolic disorders): ਇਹ ਉਦੋਂ ਵਾਪਰਦੇ ਹਨ ਜਦੋਂ ਤੁਹਾਡੇ ਬੱਚੇ ਦਾ ਸਹੀਰ ਭੋਜਨ ਵਿੱਚ ਕੁਝ ਪਦਾਰਥਾਂ ਜਿਵੇਂ ਕਿ ਚਰਬੀ, ਪ੍ਰੋਟੀਨ ਅਤੇ/ਜਾਂ ਸ਼੍ਲੱਕਰ ਨੂੰ ਪੋਲ (ਮੈਟਾਬੋਲਾਈਜ਼ੀ) ਨਹੀਂ ਸਕਦਾ। ਇਹ ਪਦਾਰਥ ਇਕੱਠੇ ਹੋ ਸਕਦੇ ਹਨ ਅਤੇ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਕਰ ਸਕਦੇ ਹਨ। ਸ਼ੁਰੂਆਤੀ ਇਲਾਜ ਆਮ ਤੌਰ 'ਤੇ ਇਹਨਾਂ ਸਮੱਸਿਆਵਾਂ ਨੂੰ ਰੋਕ ਸਕਦਾ ਹੈ।

ਐਂਡੋਕ੍ਰਾਈਨ ਬਿਮਾਰੀਆਂ (Endocrine disorders): ਐਂਡੋਕਰਾਈਨ ਵਿਕਾਰ ਨਿਊਬੈਰਨ ਬਲੱਡ ਸਪੈਟ ਸਕ੍ਰੀਨਿੰਗ ਪੈਨਲ ਦੁਆਰਾ ਪਾਈਆਂ ਜਾਣ ਵਾਲੀਆਂ ਸਥਿਤੀਆਂ ਦਾ ਸਭ ਤੋਂ ਆਮ ਸਮੂਹ ਹੈ। ਇਹ ਵਿਕਾਰ ਉਦੋਂ ਵਾਪਰਦੇ ਹਨ ਜਦੋਂ ਤੁਹਾਡੇ ਬੱਚੇ ਦੀਆਂ ਥਾਈਰਾਇਡ ਜਾਂ ਐਡਰੀਨਲ ਗ੍ਰੰਥੀਆਂ ਲੋਡੀਂਦੇ ਹਾਰਮੋਨ ਪੈਦਾ ਨਹੀਂ ਕਰਦੀਆਂ। ਇਹਨਾਂ ਹਾਰਮੋਨਾਂ ਨੂੰ ਬਦਲਣ ਨਾਲ ਇਹਨਾਂ ਨੂੰ ਰੋਕਿਆ ਜਾ ਸਕਦਾ ਹੈ:

- ਵਿਕਾਰ ਦੀਆਂ ਸਮੱਸਿਆਵਾਂ
- ਬੋਧਿਕ ਅਸਮਰਥਤਾ ਜਾਂ ਵਿਕਾਰ ਸੰਬੰਧੀ ਦੇਰੀ
- ਸਦਮਾ
- ਅਣਕਿਆਸੀ ਮੌਤ

ਖੂਨ ਦੀਆਂ ਬਿਮਾਰੀਆਂ (Blood disorders): ਖੂਨ ਦੇ ਵਿਕਾਰ ਉਦੋਂ ਵਾਪਰਦੇ ਹਨ ਜਦੋਂ ਖੂਨ ਦੇ ਲਾਲ ਸੈੱਲ ਦਾ ਉਹ ਹਿੱਸਾ ਬਦਲ ਜਾਂਦਾ ਹੈ ਜੋ ਪੂਰੇ ਸਰੀਰ ਵਿੱਚ ਆਕਸੀਜਨ (ਹੀਮਾਗਲੋਬਿਨ) ਲੈ ਜਾਂਦਾ ਹੈ।

ਹੀਮਾਗਲੋਬਿਨ ਮਹੱਤਵਪੂਰਨ ਹੈ ਕਿਉਂਕਿ ਇਹ ਫੇਫ਼ਤਿਆਂ ਵਿੱਚ ਆਕਸੀਜਨ ਚੁੱਕਦਾ ਹੈ ਅਤੇ ਇਸਨੂੰ ਸਰੀਰ ਦੇ ਦੂਜੇ ਹਿੱਸਿਆਂ ਵਿੱਚ ਪਹੁੰਚਾਉਂਦਾ ਹੈ। ਦਵਾਈਆਂ ਅਤੇ ਵਿਸ਼ੇਸ਼ ਇਲਾਜਾਂ ਰਾਹੀਂ ਗੰਭੀਰ ਸਿਹਤ ਸਮੱਸਿਆਵਾਂ ਨੂੰ ਰੋਕਿਆ ਜਾ ਸਕਦਾ ਹੈ।

ਸਿਸਟਿਕ ਫਾਈਬੋਸਿਸ (Cystic Fibrosis): ਸਿਸਟਿਕ ਫਾਈਬੋਸਿਸ (CF) ਇੱਕ ਵਿਰਾਸਤੀ ਵਿਗਾੜ ਹੈ ਜੋ ਫੇਫ਼ਤਿਆਂ ਵਿੱਚ ਗਾਤ੍ਰੀ ਬਲਗਮ ਬਣਾਉਣ ਦਾ ਕਾਰਨ ਬਣਦਾ ਹੈ ਅਤੇ ਪਾਚਨ ਪ੍ਰਣਾਲੀ ਨੂੰ ਪ੍ਰਭਾਵਿਤ ਕਰ ਸਕਦਾ ਹੈ। ਜੇਕਰ ਤੁਹਾਡੇ ਬੱਚੇ ਨੂੰ CF ਹੈ, ਤਾਂ ਉਹਨਾਂ ਨੂੰ ਅਕਸਰ ਛਾਤੀ ਦੀ ਲਾਗ ਅਤੇ ਭੋਜਨ ਵਜੋਂ ਨੂੰ ਹੜਜਮ ਕਰਨ ਵਿੱਚ ਸਮੱਸਿਆਵਾਂ ਹੋ ਸਕਦੀਆਂ ਹਨ। ਜਿਸ ਦੇ ਨਤੀਜੇ ਵਜੋਂ ਭਾਰ ਘੱਟ ਹੋ ਸਕਦਾ ਹੈ। ਇਲਾਜ ਵਿਕਾਸ ਵਿੱਚ ਮਦਦ ਕਰ ਸਕਦਾ ਹੈ ਅਤੇ ਫੇਫ਼ਤਿਆਂ ਦੀ ਲਾਗ ਦੇ ਜੋਖਮ ਨੂੰ ਘਟਾ ਸਕਦਾ ਹੈ।

ਸਪਾਈਨਲ ਮਸਕਿਊਲਰ ਐਟੋਕੀ (Spinal Muscular Atrophy (SMA)): SMA ਉਹਨਾਂ ਨਸਾਂ ਨੂੰ ਪ੍ਰਭਾਵਿਤ ਕਰਦਾ ਹੈ ਜੋ ਮਾਸਪੇਸ਼ੀਆਂ ਦੀ ਗਤੀ ਨੂੰ ਨਿਯੰਤਰਿਤ ਕਰਦੇ ਹਨ। SMA ਵਾਲੇ ਸ਼ਿਸ਼ੂਆਂ ਅਤੇ ਬੱਚਿਆਂ ਨੂੰ ਨਿਗਲਣ, ਰੇਂਗਣ, ਬੈਠਣ ਜਾਂ ਤੁਰਨ ਵਿੱਚ ਮੁਸ਼ਕਲ ਹੋ ਸਕਦੀ ਹੈ। ਇਲਾਜ ਇਹਨਾਂ ਵਿੱਚੋਂ ਕੁਝ ਸਮੱਸਿਆਵਾਂ ਨੂੰ ਹੌਲੀ ਕਰ ਸਕਦਾ ਜਾਂ ਰੋਕ ਸਕਦਾ ਹੈ।

ਸਵੀਅਰ ਕੰਮਬਾਈਡ ਇਮਯੂਨੋਡੈਫੀਨੀਓਸੀ (Severe Combined Immunodeficiency (SCID)): SCID ਬੱਚੇ ਦੇ ਇਮਯੂਨੋਨ ਸਿਸਥਮ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਲਾਗਾਂ ਜਾਂ ਕੀਟਾਣੂਆਂ ਨਾਲ ਲੜਨਾ ਔਖਾ ਬਣਾਉਂਦਾ ਹੈ। ਸ਼ੁਰੂਆਤੀ ਇਲਾਜ ਸਮੁੱਚੀ ਸਿਹਤ ਵਿੱਚ ਬਹੁਤ ਸੁਧਾਰ ਕਰ ਸਕਦਾ ਹੈ।

ਇਹਨਾਂ ਵਿਗਾੜਾਂ ਬਾਰੇ ਵਧੇਰੇ ਜਾਣਕਾਰੀ ਅਤੇ ਜਲਦੀ ਪਤਾ ਲਗਾਉਣ ਅਤੇ ਇਲਾਜ ਦੇ ਲਾਭਾਂ ਲਈ, ਪੇਰੀਨੇਟਲ ਸਰਵਿਸਿਜ ਬੀ ਸੀ www.newbornscreeningbc.ca 'ਤੇ ਜਾਓ।

ਮੇਰੇ ਬੱਚੇ ਨੂੰ ਕਿਵੇਂ ਸਕ੍ਰੀਨ ਕੀਤਾ ਜਾਏਗਾ?

ਤੁਹਾਡੇ ਬੱਚੇ ਦੀ ਅੱਡੀ ਵਿੱਚ ਚੁੱਕੋ ਕੇ ਖੂਨ ਦੀਆਂ ਕੁਝ ਬੂੰਦਾਂ ਲਈਆਂ ਜਾਂਦੀਆਂ ਹਨ ਅਤੇ ਇੱਕ ਵਿਸ਼ੇਸ਼ ਕਾਰਡ ਵਿੱਚ ਪਾ ਦਿੱਤੀਆਂ ਜਾਂਦੀਆਂ ਹਨ। ਹੋ ਸਕਦਾ ਹੈ ਤੁਹਾਡਾ ਬੱਚਾ ਰੋਏ, ਪਰ ਖੂਨ ਦਾ ਨਮੂਨਾ ਲੈਣ ਨਾਲ ਤੁਹਾਡੇ ਬੱਚੇ ਨੂੰ ਕੋਈ ਨੁਕਸਾਨ ਨਹੀਂ ਹੁੰਦਾ। ਤੁਸੀਂ ਆਪਣੇ ਬੱਚੇ ਨੂੰ ਆਪਣੀ ਆਵਾਜ਼ ਨਾਲ ਸ਼ਾਂਤ ਕਰਨ ਅਤੇ ਆਰਾਮਦਾਇਕ ਛੋਹ ਪ੍ਰਦਾਨ ਕਰਕੇ ਉਹਨਾਂ ਨੂੰ ਦਿਲਾਸਾ ਦੇਣ ਵਿੱਚ ਮਦਦ ਕਰ ਸਕਦੇ ਹੋ। ਕੁਝ ਸਥਿਤੀਆਂ ਵਿੱਚ ਤੁਸੀਂ ਖੂਨ ਲੈਣ ਦੇ ਦੌਰਾਨ ਉਹਨਾਂ ਨੂੰ ਫਲੋਨ ਅਤੇ ਛਾਤੀ ਦਾ ਢੁੱਧ ਪਿਲਾਉਣ ਦੇ ਯੋਗ ਹੋ ਸਕਦੇ ਹੋ। ਖੂਨ ਦੇ ਨਮੂਨੇ ਨੂੰ ਜਾਂਚ ਲਈ ਬੀ ਸੀ ਚਿਲਡਰਨ ਹਸਪਤਾਲ ਦੀ ਪ੍ਰਯੋਗਸ਼ਾਲਾ ਵਿੱਚ ਭੈਜਿਆ ਜਾਂਦਾ ਹੈ। ਉਸੇ ਖੂਨ ਦੇ ਨਮੂਨੇ ਦੀ ਵਰਤੋਂ ਸਕ੍ਰੀਨਿੰਗ ਪੈਨਲ 'ਤੇ ਸਾਰੀਆਂ ਬਿਮਾਰੀਆਂ ਲਈ ਸਕ੍ਰੀਨ ਕਰਨ ਲਈ ਕੀਤੀ ਜਾਂਦੀ ਹੈ।

ਮੇਰੇ ਬੱਚੇ ਦਾ ਟੈਸਟ ਜਨਮ ਤੋਂ ਕਿੰਨੇ ਸਮੇਂ ਬਾਅਦ ਕੀਤਾ ਜਾਏਗਾ?

ਨਵਜਨ੍ਮ ਮੌਲਿਕ ਬੱਚੇ ਦੀ ਸਕਗੀਨਿਗ ਖੂਨ ਦੇ ਨਮੂਨੇ ਨੂੰ ਇਕੱਠਾ ਕਰਨ ਦਾ ਆਦਰਸ਼ ਸਮਾਂ ਜਨਮ ਤੋਂ 24 ਤੋਂ 48 ਘੰਟੇ ਬਾਅਦ ਹੁੰਦਾ ਹੈ। ਇਹ ਤੁਹਾਡੇ ਬੱਚੇ ਦੇ ਹਸਪਤਾਲ ਛੱਡਣ ਤੋਂ ਪਹਿਲਾਂ, ਜਾਂ ਘਰ ਵਿੱਚ ਤੁਹਾਡੀ ਦੁਆਰਾ ਕੀਤਾ ਜਾਵੇਗਾ ਜੇਕਰ ਤੁਹਾਡੇ ਬੱਚੇ ਦਾ ਜਨਮ ਘਰ ਵਿੱਚ ਹੋਇਆ ਹੈ।

ਜੇ ਮੈਂ ਜਨਮ ਤੋਂ 24 ਘੰਟੇ ਤੋਂ ਘੱਟ ਬਾਅਦ ਆਪਣੇ ਬੱਚੇ ਦੇ ਨਾਲ ਘਰ ਚਲੀ ਜਾਂਦੀ ਹਾਂ ਤਾਂ ਕੀ?

ਹਸਪਤਾਲ ਛੱਡਣ ਤੋਂ ਪਹਿਲਾਂ ਇੱਕ ਖੂਨ ਦਾ ਨਮੂਨਾ ਲਿਆ ਜਾਵੇਗਾ ਜਦੋਂ ਤੱਕ ਕਿ ਤੁਹਾਡੀ ਦੁਆਰਾ ਨਾਲ ਜੀਵਨ ਦੇ 24-48 ਘੰਟਿਆਂ ਦੇ ਵਿਕਾਰ ਕਮਿਊਨਿਟੀ ਵਿੱਚ ਇਕੱਠਾ ਕਰਨ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ। 24 ਘੰਟਿਆਂ ਤੋਂ ਘੱਟ ਉਮਰ ਵਿੱਚ ਵੀ ਸਕੀਨਿਗ 80% ਤੋਂ ਵੱਧ ਵਿਕਾਰਾਂ ਦਾ ਪਤਾ ਲਗਾਉਂਦੀ ਹੈ। ਜੇਕਰ ਤੁਹਾਡੇ ਬੱਚੇ ਨੂੰ ਇਹਨਾਂ ਵਿੱਚੋਂ ਕੋਈ ਇੱਕ ਵਿਕਾਰ ਹੈ ਤਾਂ ਜਲਦੀ ਪਤਾ ਲਗਾਉਣਾ ਮਹੱਤਵਪੂਰਨ ਹੈ। ਤੁਹਾਨੂੰ 2 ਹਫ਼ਤਿਆਂ ਦੇ ਅੰਦਰ ਨਮੂਨੇ ਨੂੰ ਢੁਹਰਾਉਣ ਦੇ ਤਰੀਕੇ ਬਾਰੇ ਨਿਰਦੇਸ਼ ਪ੍ਰਾਪਤ ਹੋਣਗੇ। ਦੂਜੇ ਨਮੂਨੇ ਦਾ ਉਦੇਸ਼ ਉਹਨਾਂ ਕੁਝ ਵਿਗਾੜਾਂ ਦੀ ਦੇ ਵਾਰ ਜਾਂਚ ਕਰਨਾ ਹੈ ਜੋ ਪਹਿਲੀ (ਸ਼ੁਰੂਆਤੀ) ਸਕੀਨ 'ਤੇ ਖੁੰਝ ਸਕਦੀਆਂ ਹਨ।

ਕੀ ਮੈਂ ਉਡੀਕ ਕਰ ਸਕਦੀ ਹਾਂ ਅਤੇ ਬਾਅਦ ਵਿੱਚ ਆਪਣੇ ਬੱਚੇ ਨੂੰ ਸਕੀਨ ਕਰਵਾ ਸਕਦੀ ਹਾਂ?

ਸਿੱਨੀ ਜਲਦੀ ਇਹਨਾਂ ਇਲਾਜਯੋਗ ਵਿਕਾਰਾਂ ਦਾ ਪਤਾ ਲਗ ਜਾਂਦਾ ਹੈ, ਉਨ੍ਹਾਂ ਹੀ ਇਹਨਾਂ ਵਿਗਾੜਾਂ ਵਾਲੇ ਬੱਚਿਆਂ ਲਈ ਨਤੀਜਾ ਬਿਹਤਰ ਹੁੰਦਾ ਹੈ। ਇਸਦੀ ਜ਼ੋਰਦਾਰ ਫੰਗ ਨਾਲ ਸਲਾਹ ਦਿੱਤੀ ਜਾਂਦੀ ਹੈ ਕਿ ਹਸਪਤਾਲ ਤੋਂ ਬਾਹਰ ਜਾਣ ਤੋਂ ਪਹਿਲਾਂ ਤੁਹਾਡੇ ਬੱਚੇ ਦਾ ਖੂਨ ਦਾ ਨਮੂਨਾ ਲਿਆ ਜਾਵੇ। ਜੇ ਤੁਸੀਂ ਇਹ ਫੈਸਲਾ ਕਰਦੇ ਹੋ ਕਿ ਤੁਹਾਡੇ ਬੱਚੇ ਦੇ ਖੂਨ ਦਾ ਨਮੂਨਾ ਹਸਪਤਾਲ ਛੱਡੇ ਜਾਣ ਤੋਂ ਪਹਿਲਾਂ ਨਾ ਲਿਆ ਜਾਵੇ, ਅਤੇ ਉਸ ਦੇ ਖੂਨ ਦਾ ਨਮੂਨਾ ਬਾਅਦ ਵਿੱਚ ਲਿਆ ਜਾਵੇ ਤਾਂ ਤੁਹਾਨੂੰ ਇੱਕ ਫਾਰਮ 'ਤੇ ਦਸਤਖਤ ਕਰਨ ਦੀ ਜ਼ਰੂਰਤ ਹੋਏਗੀ। ਇਸ ਫਾਰਮ ਤੋਂ ਪਤਾ ਲੱਗਦਾ ਹੈ ਕਿ ਤੁਸੀਂ ਟੈਸਟ ਲਈ ਕਾਰਨਾਂ ਅਤੇ ਤੁਹਾਡੇ ਬੱਚੇ ਲਈ ਸੰਭਵ ਨਤੀਜਿਆਂ ਨੂੰ ਸਮਝਦੇ ਹੋ ਜੇਕਰ ਜਾਂਚ ਬਹੁਤ ਦੇਰ ਨਾਲ ਹੁੰਦੀ ਹੈ ਜਾਂ ਬਿਲਕੁਲ ਨਹੀਂ ਹੁੰਦੀ।

ਮੈਂ ਸਕੀਨਿਗ ਦੇ ਨਤੀਜਿਆਂ ਦਾ ਪਤਾ ਕਿਵੇਂ ਲਗਾਵਾਂ?

ਤੁਹਾਡੇ ਬੱਚੇ ਦੇ ਸਕੀਨਿਗ ਨਤੀਜੇ ਤੁਹਾਡੇ ਬੱਚੇ ਦੇ ਡਾਕਟਰ ਜਾਂ ਦੁਆਰਾ ਨੂੰ ਭੇਜੇ ਜਾਂਦੇ ਹਨ।

ਸਕੀਨ ਨੈਗੇਟਿਵ ਹੈ ਤਾਂ ਇਸ ਦਾ ਕੀ ਮਤਲਬ ਹੈ?

ਨੈਗੇਟਿਵ ਸਕੀਨ ਦਾ ਮਤਲਬ ਹੈ ਕਿ ਇਹ ਸੰਜੋਗ ਕਿ ਤੁਹਾਡੇ ਬੱਚੇ ਨੂੰ ਬਿਮਾਰੀਆਂ ਵਿੱਚ ਇੱਕ ਹੈ ਬਹੁਤ ਨਿੰਮਾ ਹੈ। ਇਹ ਵਿਰਲੇ ਹੀ ਹੁੰਦਾ ਹੈ ਕਿ ਟੈਸਟ ਬੱਚੇ ਵਿਚਲੀ ਬੀਮਾਰੀ ਦਾ ਪਤਾ ਨਾ ਲਗਾਏ।

ਇਸਦਾ ਕੀ ਮਤਲਬ ਹੈ ਜੇਕਰ ਸਕੀਨ ਪਾਜ਼ਿਟਿਵ ਹੈ ਅਤੇ ਅੱਗੇ ਕੀ ਹੋਵੇਗਾ?

ਪਾਜ਼ਿਟਿਵ ਸਕੀਨ ਦਾ ਮਤਲਬ ਹੈ ਕਿ ਕੋਈ ਸਿਹਤ ਸਮੱਸਿਆ ਹੋ ਸਕਦੀ ਹੈ। ਇਸ ਦਾ ਮਤਲਬ ਇਹ ਨਹੀਂ ਹੈ ਕਿ ਤੁਹਾਡੇ ਬੱਚੇ ਨੂੰ ਇਹਨਾਂ ਬਿਮਾਰੀਆਂ ਵਿੱਚੋਂ ਇੱਕ ਹੈ, ਪਰ ਇਹ ਸੰਭਵ ਹੋ ਸਕਦਾ ਹੈ। ਇਹ ਪੱਕਾ ਪਤਾ ਕਰਨ ਲਈ ਹੋਰ ਟੈਸਟਾਂ ਦੀ ਲੋੜ ਪਵੇਗੀ। ਫਾਲੋ-ਅੱਪ ਟੈਸਟਿੰਗ ਦੀ ਕਿਸਮ ਜਾਂਚ ਕੀਤੇ ਜਾ ਰਹੇ ਵਿਗਾੜਾਂ 'ਤੇ ਨਿਰਭਰ ਕਰੇਗੀ ਅਤੇ ਇਸ ਵਿੱਚ ਖੂਨ ਦੇ ਹੋਰ ਟੈਸਟ ਸ਼ਾਮਲ ਹੋ ਸਕਦੇ ਹਨ।

ਜੇ ਤੁਹਾਡੇ ਬੱਚੇ ਨੂੰ ਇੰਨਾਂ ਵਿੱਚੋਂ ਇੱਕ ਅਵਸਥਾ ਹੈ, ਤਾਂ ਤੁਹਾਨੂੰ ਇੰਨਾਂ ਬਿਮਾਰੀਆਂ ਦਾ ਇਲਾਜ ਕਰਨ ਵਿੱਚ ਅਨੁਭਵ ਵਾਲੇ ਡਾਕਟਰ ਕੋਲ ਭੇਜਿਆ ਜਾਏਗਾ।

ਜਦੋਂ ਸਕੀਨਿਗ ਪੂਰੀ ਹੋ ਜਾਂਦੀ ਹੈ ਤਾਂ ਮੇਰੇ ਬੱਚੇ ਦੇ ਖੂਨ ਦੇ ਨਮੂਨੇ (ਬਲੱਡ ਸਪੈਂਟ ਕਾਰਡ) ਦਾ ਕੀ ਹੁੰਦਾ ਹੈ?

ਤੁਹਾਡੇ ਬੱਚੇ ਦੇ ਖੂਨ ਸਪੈਂਟ ਕਾਰਡ ਨੂੰ ਬੱਚੇ ਹੋਏ ਖੂਨ ਦੇ ਨਾਲ 10 ਸਾਲਾਂ ਲਈ ਰਖਦਾ ਹੈ। ਕਦੇ-ਕਦਾਈਂ, ਟੈਸਟ ਕਰਵਾਏ ਜਾਣ ਤੋਂ ਬਾਅਦ ਸੁਕਾਏ ਗਏ ਖੂਨ ਦੇ ਨਮੂਨੇ ਨੂੰ ਹੋਰ ਉਦੇਸ਼ਾਂ ਲਈ ਵਰਤਿਆ ਜਾ ਸਕਦਾ ਹੈ। ਇਨ੍ਹਾਂ ਵਿੱਚ ਸ਼ਾਮਲ ਹਨ:

- ਜੇ ਜਾਂਚ ਦਾ ਪਹਿਲਾਂ ਨਤੀਜਾ ਸਪੱਸ਼ਟ ਨਹੀਂ ਹੈ ਤਾਂ ਦੁਬਾਰਾ ਜਾਂਚ ਕਰਨ ਲਈ
- ਕਿਸੇ ਸਿਹਤ ਸਮੱਸਿਆ ਦਾ ਕਾਰਣ ਲੱਭਣ ਦੀ ਕੋਸ਼ਿਸ਼ ਕਰਨਾ ਜੋ ਬੱਚੇ ਦੇ ਜੀਵਨ ਵਿੱਚ ਬਾਅਦ ਵਿੱਚ ਵਿਕਸਤ ਹੋਈ ਜਾਂ ਕਿਸੇ ਬੱਚੇ ਦੀ ਅਸਪਸ਼ਟ ਬੀਮਾਰੀ ਜਾਂ ਮੌਤ ਦੇ ਕਾਰਨ ਦਾ ਪਤਾ ਕਰਨ ਦੀ ਕੋਸ਼ਿਸ਼ ਲਈ
- ਇਹ ਪੱਕਾ ਕਰਨ ਲਈ ਕਿ ਪ੍ਰਯੋਗਸ਼ਾਲਾ ਦੁਆਰਾ ਕੀਤੇ ਗਏ ਟੈਸਟਾਂ ਦੀ ਗੁਣਵੱਤਾ ਦੀ ਜਾਂਚ ਕਰਨਾ ਕਿ ਨਤੀਜੇ ਸਹੀ ਹਨ
- ਵਿਕਾਰਾਂ ਦੀ ਸਕੀਨਿਗ ਲਈ ਬਿਹਤਰ ਜਾਂ ਨਵੇਂ ਟੈਸਟਾਂ ਦਾ ਵਿਕਾਸ ਕਰਨ ਲਈ

ਨਮੂਨਿਆਂ ਨੂੰ ਸਿਹਤ ਖੋਜ ਲਈ ਵੀ ਵਰਤਿਆ ਜਾ ਸਕਦਾ ਹੈ ਜੇਕਰ ਖੋਜ ਨੂੰ ਕਲੀਨੀਕਲ ਰਿਸਰਚ ਐਥਿਕਸ ਬੋਰਡ ਦੁਆਰਾ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਮਾਮਲਿਆਂ ਵਿੱਚ, ਬੱਚੇ ਦੀ ਪਛਾਣ ਕਰਨ ਵਾਲੀ ਸਾਰੀ ਜਾਣਕਾਰੀ ਨੂੰ ਹਟਾ ਦਿੱਤਾ ਜਾਂਦਾ ਹੈ।

ਜੇ ਤੁਸੀਂ ਇਹ ਨਹੀਂ ਚਾਹੁੰਦੇ ਹੋ ਕਿ ਤੁਹਾਡੇ ਬੱਚੇ ਦੇ ਸਟੋਰ ਕੀਤੇ ਗਏ ਬਲੱਡ ਸਪੈਂਟ ਕਾਰਡ ਨੂੰ ਇਨ੍ਹਾਂ ਉਦੇਸ਼ਾਂ ਲਈ ਵਰਤਿਆ ਜਾਵੇ, ਤਾਂ ਤੁਸੀਂ “ਡਾਈਰੈਕਟਿਵ ਟੂ ਡਿਸਟਰੋਏ ਲੈਂਡਟਓਰਵਰ ਨਿਉਬੋਰਨ ਸਕੀਨਿਗ ਬਲੱਡ ਸੈਪਲਜ” (Directive to Destroy Leftover Newborn Screening Blood samples) ਨਾਮਕ ਇਕ ਫਾਰਮ ਭਰ ਸਕਦੇ ਹੋ ਅਤੇ ਇਸਨੂੰ ਬੀਸੀ ਨਿਉਬੋਰਨ ਸਕੀਨਿਗ ਪ੍ਰੋਗਰਾਮ ਨੂੰ ਭੇਜ ਸਕਦੇ ਹੋ। ਵੇਰਵੇ ਲਈ www.newbornscreeningbc.ca ਤੇ ਜਾਓ।